

ਕਾਨੜਾ ਮਹਲਾ ੪ ॥

Kaanraa, Fourth Mehl:

ਮਨੁ ਸਤਿਗੁਰ ਸਰਨਿ ਧਿਆਵੈਗੋ ॥

O mind, seek the Sanctuary of the True Guru, and meditate.

ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੇ ਹੋਇ ਆਵੈਗੋ ॥੧॥ ਰਹਾਉ ॥

Iron is transformed into gold by touching the philosopher's stone; it takes on its qualities. ||1||Pause||

ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥

The True Guru, the Great Primal Being, is the philosopher's stone. Whoever is attached to Him receives fruitful rewards.

ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥

Just as Prahlada was saved by the Guru's Teachings, the Guru protects the honor of His servant. ||1||

ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥

The Word of the True Guru is the most Sublime and Noble Word. Through the Guru's Word, the Ambrosial Nectar is obtained.

ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥

Ambreek the king was blessed with the status of immortality, meditating on the Word of the True Guru. ||2||

ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥

The Sanctuary, the Protection and Sanctuary of the True Guru is pleasing to the mind. It is sacred and pure - meditate on it.

ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥

The True Guru has become Merciful to the meek and the poor; He has shown me the Path, the Way to the Lord. ||3||

ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥

Those who enter the Sanctuary of the True Guru are firmly established; God comes to protect them.

ਜੇ ਕੋ ਸਰੁ ਸੰਧੈ ਜਨ ਉਪਰਿ ਫਿਰਿ ਉਲਟੇ ਤਿਸੈ ਲਗਾਵੈਗੋ ॥੪॥

If someone aims an arrow at the Lord's humble servant, it will turn around and hit him instead. ||4||

ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥

Those who bathe in the Sacred Pool of the Lord, Har, Har, Har, Har, Har, are blessed with honor in His Court.

ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥

Those who meditate on the Guru's Teachings, the Guru's Instructions, the Guru's Wisdom, are united in the Lord's Union; He hugs them close in His Embrace. ||5||

ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥

The Guru's Word is the Sound-current of the Naad, The Guru's Word is the wisdom of the Vedas; coming in contact with the Guru, meditate on the Naam.

ਹਰਿ ਹਰਿ ਰੂਪੁ ਹਰਿ ਰੂਪੇ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥

In the Image of the Lord, Har, Har, one becomes the Embodiment of the Lord. The Lord makes His humble servant worthy of worship. ||6||

ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥

The faithless cynic does not submit to the True Guru; the Lord makes the non-believer wander in confusion.

ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥

The waves of greed are like packs of dogs. The poison of Maya sticks to the body-skeleton. ||7||

ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥

The Lord's Name is the Saving Grace of the whole world; join the Sangat, and meditate on the Naam.

ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥

O my God, please protect and preserve Nanak in the Sat Sangat, the True Congregation; save him, and let him merge in You. ||8||6|| Chhaka 1.